



# Punjab Government Gazette

*Published by Authority*

No. 25]

CHANDIGARH, FRIDAY, JUNE 23, 2023 (ASADHA 2, 1945 SAKA)

## PART I

### Punjab Government Notifications and Orders

#### ਪੰਜਾਬ ਸਰਕਾਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ  
(ਇਮਾਰਤਾਂ ਤੇ ਸੜਕਾਂ-2 ਸ਼ਾਖਾ)

#### ਅਧਿਸੂਚਨਾ

ਮਿਤੀ 2 ਜੂਨ, 2022

**ਨੰ: WSSD-BR201/27/2020-6ਇਸ2/492.-**ਸ਼੍ਰੀ ਸੁਖਦੀਪ ਸਿੰਘ, ਉਪ ਮੰਡਲ ਇੰਜੀਨੀਅਰ (ਕੋਡ ਨੰਬਰ 684/1090), ਜਲ ਸਪਲਾਈ ਤੇ ਸੈਨੀਟੇਸ਼ਨ ਉਪ ਮੰਡਲ ਨਿਹਾਲ ਸਿੰਘ ਵਾਲਾ ਵੱਲੋਂ ਪ੍ਰੀਮਚਿਊਰ ਰਿਟਾਇਰਮੈਂਟ ਲੈਣ ਸਬੰਧੀ ਦਿੱਤੀ ਗਈ ਪ੍ਰਤੀਬੇਨਤੀ ਮਿਤੀ 23-6-2021 ਅਤੇ ਪ੍ਰਤੀਬੇਨਤੀ ਮਿਤੀ 7-4-2022 ਨੂੰ ਸਮਰੱਥ ਅਥਾਰਟੀ ਵੱਲੋਂ ਵਿਚਾਰਨ ਉਪਰੰਤ ਉਸਨੂੰ ਪੰਜਾਬ ਸਿਵਲ ਸੇਵਾਵਾਂ (ਸਮਾਂ ਪੂਰਵ ਸੇਵਾ ਨਿਵਿਰਤੀ) ਨਿਯਮ 1975 ਦੇ ਨਿਯਮ 3(2) ਅਧੀਨ ਮਿਤੀ 31-5-2022 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸਵੈ-ਇਛੁਤ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜ਼ੀਲੈਂਸ ਕੇਸ ਜਾਂ ਅਨੁਸ਼ਾਸਨੀ ਕਾਰਵਾਈ ਦਾ ਕੇਸ ਚਲਦਾ ਹੋਵੇ ਜਾਂ ਅਜਿਹਾ ਕੋਈ ਨਵਾਂ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ਨੂੰ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।

ਚੰਡੀਗੜ੍ਹ  
ਮਿਤੀ 2 ਜੂਨ, 2022

**ਡੀ.ਕੇ.ਤਿਵਾਰੀ, ਆਈ.ਏ.ਐਸ.,**  
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,  
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।